

ਸੂਹੀ ਮਹਲਾ ੩ ॥

Soohee, Third Mehl:

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

The soul-bride may wander throughout the four ages, but still, without the True Guru, she will not find her True Husband Lord.

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

The Kingdom of the Lord is permanent, and forever unchanging; there is no other than Him.

ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥

There is no other than Him - He is True forever; the Gurmukh knows the One Lord.

ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥

That soul-bride, whose mind accepts the Guru's Teachings, meets her Husband Lord.

ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥

Meeting the True Guru, she finds the Lord; without the Lord's Name, there is no liberation.

ਨਾਨਕ ਕਾਮਣਿ ਕੰਤੈ ਰਾਵੈ ਮਨਿ ਮਾਨਿਐ ਸੁਖੁ ਹੋਈ ॥੧॥

O Nanak, the soul-bride ravishes and enjoys her Husband Lord; her mind accepts Him, and she finds peace. ||1||

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥

Serve the True Guru, O young and innocent bride; thus you shall obtain the Lord as your Husband.

ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥

You shall be the virtuous and happy bride of the True Lord forever; and you shall never again wear soiled clothes.

ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥

Your clothes shall never again be soiled; how rare are those few, who, as Gurmukh, recognize this, and conquer their ego.

ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

So make your practice the practice of good deeds; merge into the Word of the Shabad, and deep within, come to know the One Lord.

ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥

The Gurmukh enjoys God, day and night, and so obtains true glory.

ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

O Nanak, the soul-bride enjoys and ravishes her Beloved; God is pervading and permeating everywhere. ||2||

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥

Serve the Guru, O young and innocent soul-bride, and he will lead to you meet your Husband Lord.

ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

The bride is imbued with the Love of her Lord; meeting with her Beloved, she finds peace.

ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥

Meeting her Beloved, she finds peace, and merges in the True Lord; the True Lord is pervading everywhere.

ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥

The bride makes Truth her decorations, day and night, and remains absorbed in the True Lord.

ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥

The Lord, the Giver of peace, is realized through His Shabad; He hugs His bride close in His embrace.

ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

O Nanak, the bride obtains the Mansion of His Presence; through the Guru's Teachings, she finds her Lord. ||3||

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥

The Primal Lord, my God, has united His young and innocent bride with Himself.

ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

Through the Guru's Teachings, her heart is illumined and enlightened; God is permeating and pervading everywhere.

ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥

God is permeating and pervading everywhere; He dwells in her mind, and she realizes her pre-ordained destiny.

ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥

On his cozy bed, she is pleasing to my God; she fashions her decorations of Truth.

ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥

The bride is immaculate and pure; she washes away the filth of egotism, and through the Guru's Teachings, she merges in the True Lord.

ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

O Nanak, the Creator Lord blends her into Himself, and she obtains the nine treasure of the Naam. ||4||3||4||